



Storybooks Canada

storybookscanada.ca

ਜਿਸ ਦਿਨ ਮੈਂ ਘਰ ਲਈ ਪਰ ਫੌਜ਼ਿਆ / The day I


left home for the city

Written by: Lesley Koyi, Ursula Nafula

Illustrated by: Brian Wambi

Translated by: (pa) Anu Gill

This story originates from the African Storybook (africanstorybook.org) and is brought to you by Storybooks Canada in an effort to provide children's stories in Canada's many languages.



This work is licensed under a Creative Commons Attribution 4.0 International License.

<https://creativecommons.org/licenses/by/4.0>



✎ Lesley Koyi, Ursula Nafula
📧 Brian Wambi
📄 Anu Gill
💬 Punjabi / English
📖 Level 3



ਜਿਸ ਦਿਨ ਮੈਂ ਘਰ ਲਈ ਪਰ ਫੌਜ਼ਿਆ
The day I left home for the city



ਮੇਰੇ ਪਿੰਡ ਦਾ ਛੋਟਾ ਬੱਸ ਸਟਾਪ ਲੋਕਾਂ ਅਤੇ ਓਵਰਲੋਡ ਬੱਸਾਂ ਨਾਲ ਰੁੱਝਿਆ ਹੋਇਆ ਸੀ।
ਜ਼ਮੀਨ ਤੇ ਹੋਰ ਵੀ ਚੀਜ਼ਾਂ ਲੋਡ ਕਰਨ ਵਾਲੀਆਂ ਪਈਆਂ ਸਨ। ਟਾਊਟ ਰੌਲਾ ਪਾ ਕੇ ਬੱਸਾਂ
ਕਿੱਥੇ ਜਾ ਰਹੀਆਂ ਹਨ ਦੱਸ ਰਹੇ ਸਨ।

...

The small bus stop in my village was busy with people
and overloaded buses. On the ground were even more
things to load. Touts were shouting the names where
their buses were going.



“ਸਰਿਰ! ਸਰਿਰ! ਖੁੱਸ ਖੁੱਸ!” ਮੈਂ ਲਿਖ ਟਾਗਿਟ ਰੋਲਾ ਪਾਉਂਦਾ ਸੀਆ। ਮੈਨੂੰ ਉਹ ਥੱਸ
ਦੜਨ ਦੀ ਲੋੜ ਸੀ।

...

“City! City! Going west!” I heard a tout shouting. That
was the bus I needed to catch.



ਸ਼ਹਿਰ ਵੱਲ ਦੀ ਬੱਸ ਲਗਭਗ ਭਰੀ ਹੋਈ ਸੀ, ਪਰ ਹੋਰ ਲੋਕ ਅਜੇ ਵੀ ਚੜ੍ਹਣ ਲਈ ਧੱਕੇ ਦੇ ਰਹੇ ਸਨ। ਕੁਝ ਲੋਕਾਂ ਨੇ ਬੱਸ ਦੇ ਥੱਲੇ ਆਪਣਾ ਸਾਮਾਨ ਰੱਖਿਆ ਅਤੇ ਹੋਰਾਂ ਨੇ ਅੰਦਰ ਸੈਲਫਾਂ ਤੇ ਸਮਾਨ ਟਕਾਇਆ।

...

The city bus was almost full, but more people were still pushing to get on. Some packed their luggage under the bus. Others put theirs on the racks inside.



ਵਾਪਸੀ ਵਾਲੀ ਬੱਸ ਜਲਦੀ ਭਰ ਗਈ। ਜਲਦੀ ਇਹ ਬੱਸ ਵਾਪਸ ਪੂਰਬ ਵੱਲ ਜਾਵੇਗੀ। ਹੁਣ ਮੇਰੇ ਲਈ ਸਭ ਤੋਂ ਮਹੱਤਵਪੂਰਨ ਗੱਲ ਮੇਰੇ ਚਾਚੇ ਦੇ ਘਰ ਦੀ ਤਲਾਸ਼ ਸ਼ੁਰੂ ਕਰਨ ਵਾਲੀ ਸੀ।

...

The return bus was filling up quickly. Soon it would make its way back east. The most important thing for me now, was to start looking for my uncle's house.



ਨੇ ਘੁਟੇ ਬਾਅਦ, ਉਂਦੇ ਖੜਕੇ ਅਤੇ ਪਿਛ ਨੂੰ ਵਾਪਸ ਜਾ ਰਹੇ ਯਾਤਰੀਆਂ ਲਈ ਹਾਰਾਂ ਨਾਲ
ਮੰਗੀ। ਮੈਂ ਆਪਣੇ ਡੋਡੇ ਡੋਡੇ ਰੋਗ ਨੂੰ ਵੇਖਿਆ ਅਤੇ ਬੱਸ ਦੇ ਬਾਹਰ ਛਾਲ

...


Nine hours later, I woke up with loud banging and calling
for passengers going back to my village. I grabbed my
small bag and jumped out of the bus.



ਨਵੇਂ ਯਾਤਰੀ ਹੱਥਾਂ ਵਿੱਚ ਟਿਕਟਾਂ ਫੜੀ, ਚੀੜੀ ਬੱਸ ਵਿੱਚ ਬੈਠਣ ਲਈ ਜਗ੍ਹਾ ਲੱਭ ਰਹੇ
ਸਨ। ਮਹਿਲਾਵਾਂ ਆਪਣੇ ਨੌਜਵਾਨ ਬੱਚਿਆਂ ਨੂੰ ਲੱਭੇ ਸਫ਼ਰ ਲਈ ਸੁਖਮਈ ਬਣਾ ਰਹੀਆਂ।

...


New passengers clutched their tickets as they looked for
somewhere to sit in the crowded bus. Women with
young children made them comfortable for the long
journey.



ਮੈਂ ਇੱਕ ਖਿੜਕੀ ਨਾਲ ਕੁਚਲ ਕੇ ਬੈਠ ਗਿਆ। ਮੇਰੇ ਨਾਲ ਇੱਕ ਵਿਅਕਤੀ ਹਰੇ ਪਲਾਸਟਿਕ ਬੈਗ ਨੂੰ ਘੁੱਟ ਕੇ ਫੜੀ ਬੈਠਾ ਸੀ। ਉਸ ਨੇ ਪੁਰਾਣੀ ਜੁੱਤੀ ਅਤੇ ਘਸਿਆ ਕੋਟ ਪਾਇਆ ਹੋਇਆ ਸੀ ਅਤੇ ਉਹ ਘਬਰਾਇਆ ਹੋਇਆ ਦਿੱਖ ਰਿਹਾ ਸੀ।

...

I squeezed in next to a window. The person sitting next to me was holding tightly to a green plastic bag. He wore old sandals, a worn out coat, and he looked nervous.



ਰਸਤੇ ਵਿੱਚ, ਮੈਂ ਉਸ ਜਗ੍ਹਾ ਦਾ ਨਾਮ ਯਾਦ ਕਰ ਰਿਹਾ ਸੀ ਜਿੱਥੇ ਮੇਰੇ ਚਾਚਾ ਜੀ ਵੱਡੇ ਸ਼ਹਿਰ ਵਿਚ ਰਹਿੰਦੇ ਸਨ। ਮੈਂ ਅਜੇ ਵੀ ਬੁੜ-ਬੁੜਾ ਰਿਹਾ ਸੀ ਜਦ ਮੈਨੂੰ ਨੀਂਦ ਆ ਗਈ।

...

On the way, I memorised the name of the place where my uncle lived in the big city. I was still mumbling it when I fell asleep.



ਪਰ ਮੇਰਾ ਮਨ ਵਧਾਸ ਘਰ ਵੱਲ ਰਿਹਾ। ਕੀ ਮੇਰੀ ਮਾਂ ਸੁਰੱਖਿਅਤ ਰਹੇਗੀ? ਕੀ ਮੇਰੇ
 ਖਰਬੇਸ ਕੋਈ ਪ੍ਰੇਮੀ ਘਰ ਪੁੱਛ ਰਹੇ ਨਹੀਨ? ਕੀ ਮੇਰਾ ਭਰਾ ਮੇਰੇ ਕੁੱਖਾਂ ਦੇ ਬੁੰਦਿਆਂ ਨੂੰ ਪਾਣੀ
 ਦੇਣਾ ਯਾਦ ਰੱਖੇਗਾ?

...

But my mind drifted back home. Will my mother be safe?
 Will my rabbits fetch any money? Will my brother
 remember to water my tree seedlings?



ਮੈਂ ਬੱਸ ਤੋਂ ਬਾਹਰ ਦੇਖ ਕੇ ਸੋਚਿਆ ਕਿ ਮੈਂ ਆਪਣਾ ਪਿੰਡ ਛੱਡ ਕੇ ਚਲਿਆ ਸੀ, ਜਿੱਥੇ ਮੈਂ
 ਵੱਡਾ ਹੋਇਆ ਸੀ। ਮੈਂ ਵੱਡੇ ਸ਼ਹਿਰ ਨੂੰ ਜਾ ਰਿਹਾ ਸੀ।

...

I looked outside the bus and realised that I was leaving
 my village, the place where I had grown up. I was going
 to the big city.



ਲੋਡਿੰਗ ਪੂਰੀ ਹੋ ਗਈ ਸੀ ਅਤੇ ਸਾਰੇ ਯਾਤਰੀ ਬੈਠ ਗਏ ਸਨ। ਵਪਾਰੀ ਹਾਲੇ ਵੀ ਯਾਤਰੀਆਂ ਨੂੰ ਆਪਣਾ ਮਾਲ ਵੇਚਣ ਲਈ ਅੰਦਰ ਘੁਸ ਰਹੇ ਸਨ। ਹਰ ਇੱਕ ਵਪਾਰੀ ਉਪਲਬਧ ਸਮਾਨ ਦਾ ਨਾਮ ਲੈ ਕੇ ਹੋਕਾ ਦੇ ਰਿਹਾ ਸੀ। ਮੈਨੂੰ ਉਹਨਾਂ ਦੇ ਸ਼ਬਦ ਹਸਾਉਣ ਵਾਲੇ ਲਗੇ।

...

The loading was completed and all passengers were seated. Hawkers still pushed their way into the bus to sell their goods to the passengers. Everyone was shouting the names of what was available for sale. The words sounded funny to me.



ਸਫ਼ਰ ਦੇ ਵਾਧੇ ਨਾਲ, ਬੱਸ ਦੇ ਅੰਦਰ ਬਹੁਤ ਗਰਮੀ ਹੋ ਗਈ ਸੀ। ਸੌਣ ਦੀ ਉਮੀਦ ਵਿੱਚ, ਮੈਂ ਆਪਣੀਆਂ ਅੱਖਾਂ ਨੂੰ ਬੰਦ ਕੀਤਾ।

...

As the journey progressed, the inside of the bus got very hot. I closed my eyes hoping to sleep.



ਜਿਓਂ ਹੀ ਸਟਾਪ ਤੋਂ ਬੱਸ ਟੁੱਟੀ, ਮੈਂ ਖਿੜਕੀ ਦੇ ਬਾਰ ਤਾੜ ਰਿਹਾ ਸੀ। ਮੈਂ ਸੋਚਿਆ ਸੇ ਮੈਂ
ਕਦੇ ਮੁੜ ਕੇ ਵਾਪਸ ਮੈਰੇ ਪਿੰਡ ਵੱਲ ਆਵਾਂਗਾ।

...

As the bus left the bus stop, I stared out of the window. I
wondered if I would ever go back to my village again.



ਕੁਝ ਯਾਤਰੀਆਂ ਨੇ ਪੀਣ ਨੂੰ ਖਰੀਦਿਆ, ਹੋਰਾਂ ਨੇ ਛੋਟੇ ਸਨੈਕਸ ਖਰੀਦੇ ਅਤੇ ਚੱਬਣ ਲਗ
ਪਏ। ਮੈਰੇ ਵਰਗੇ, ਜਿੰਨ੍ਹਾਂ ਕੋਲ ਪੈਸੇ ਨਹੀਂ ਸਨ ਦੇਖਦੇ ਹੀ ਰਹੇ।

...

A few passengers bought drinks, others bought small
snacks and began to chew. Those who did not have any
money, like me, just watched.



ਇਹ ਸਾਰੇ ਕੰਮ ਬੱਸ ਦੀ ਹੂਟ ਨਾਲ ਰੁੱਕ ਗਏ ਜਿਸ ਦਾ ਮਤਲਬ ਸੀ ਕਿ ਬੱਸ ਚਲਣ ਵਾਲੀ ਹੈ। ਟਾਊਟਾਂ ਨੇ ਵਪਾਰੀਆਂ ਨੂੰ ਬਾਹਰ ਜਾਣ ਲਈ ਅਵਾਜ਼ ਦਿੱਤੀ।

...

These activities were interrupted by the hooting of the bus, a sign that we were ready to leave. The tout yelled at the hawkers to get out.



ਵਪਾਰੀ ਬੱਸ ਦੇ ਬਾਹਰ ਜਾਣ ਲਈ ਇੱਕ-ਦੂਜੇ ਨੂੰ ਧੱਕੇ ਦੇ ਰਹੇ ਸੀ। ਕੁਝ ਯਾਤਰੀਆਂ ਨੂੰ ਭਾਨ ਵਾਪਸ ਦੇ ਰਹੇ ਸਨ। ਹੋਰ ਆਖਰੀ ਮਿੰਟ ਵਿੱਚ ਹੋਰ ਸਮਾਨ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ।

...

Hawkers pushed each other to make their way out of the bus. Some gave back change to the travellers. Others made last minute attempts to sell more items.